

ਸਾਰਗ ਮਹਲਾ ੫ ॥ ਆਇਓ ਸੁਨਨ ਪੜਨ ਕਉ ਬਾਣੀ ॥ ਨਾਮੁ ਵਿਸਾਰਿ ਲਗਹਿ ਅਨ ਲਾਲਚਿ  
ਬਿਰਥਾ ਜਨਮੁ ਪਰਾਣੀ ॥੧॥ ਰਹਾਉ ॥ ਸਮਝੁ ਅਚੇਤ ਚੇਤਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ  
॥ ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥ ੧॥ ਉਦਮੁ ਸਕਤਿ ਸਿਆਣਪ ਤੁਮ੍ਹਰੀ  
ਦੇਹਿ ਤ ਨਾਮੁ ਵਖਾਣੀ ॥ ਸੇਈ ਭਗਤ ਭਗਤਿ ਸੇ ਲਾਗੇ ਨਾਨਕ ਜੋ ਪ੍ਰਭ ਭਾਣੀ ॥ ੨॥੫੬॥੭੯॥

{ਪੰਨਾ 1219}

ਪਦਅਰਥ:- ਬਾਣੀ—ਪ੍ਰਭੂ ਦੀ ਸਿਫਤਿ-ਸਾਲਾਹ ਦੀ ਬਾਣੀ। ਵਿਸਾਰਿ—ਭੁਲਾ ਕੇ। ਲਗਹਿ—(ਜਿਹੜੇ) ਲੱਗਦੇ  
ਹਨ {ਬਹੁ-ਵਚਨ}। ਅਨ ਲਾਲਚਿ—ਹੋਰ ਲਾਲਚ ਵਿਚ {ANX—ਹੋਰ}। ਜਨਮੁ ਪਰਾਣੀ—ਉਹਨਾਂ ਪ੍ਰਾਣੀਆਂ  
ਦਾ ਜਨਮ।॥ ਰਹਾਉ।

ਅਚੇਤ ਮਨ—ਹੇ ਗਾਫ਼ਿਲ ਮਨ! ਕਥੀ—ਬਿਆਨ ਕੀਤੀ ਹੈ। ਸੰਤਨ—ਸੰਤਾਂ ਨੇ। ਅਕਥ ਕਹਾਣੀ—ਅਕੱਥ ਪ੍ਰਭੂ  
ਦੀ ਸਿਫਤਿ-ਸਾਲਾਹ। ਅਕਥ—ਅ-ਕੱਥ, ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਰਿਦੈ—ਹਿਰਦੇ ਵਿਚ।  
ਛੁਟਕੈ—ਮੁੱਕ ਜਾਂਦੀ ਹੈ।॥

ਸਕਤਿ—ਸ਼ਕਤੀ, ਤਾਕਤਿ। ਦੇਹਿ—ਜੇ ਤੂੰ ਦੇਵੇਂ। ਤ—ਤਾਂ। ਵਖਾਣੀ—ਵਖਾਣੀਂ, ਮੈਂ ਉਚਾਰਾਂ। ਸੇਈ—ਉਹ ਹੀ  
{ਬਹੁ-ਵਚਨ}। ਪ੍ਰਭ ਭਾਣੀ—ਪ੍ਰਭ ਨੂੰ ਭਾ ਗਏ।॥

ਅਰਥ:- ਹੇ ਭਾਈ! (ਜਗਤ ਵਿਚ ਜੀਵ) ਪਰਮਾਤਮਾ ਦੀ ਸਿਫਤਿ-ਸਾਲਾਹ ਸੁਣਨ ਪੜਨ ਵਾਸਤੇ ਆਇਆ ਹੈ  
(ਇਹੀ ਹੈ ਇਸ ਦਾ ਅਸਲ ਜਨਮ-ਮਨੋਰਥ)। ਪਰ ਜਿਹੜੇ ਪ੍ਰਾਣੀ (ਪਰਮਾਤਮਾ ਦਾ) ਨਾਮ ਭੁਲਾ ਕੇ ਹੋਰ ਲਾਲਚ  
ਵਿਚ ਲੱਗੇ ਰਹਿੰਦੇ ਹਨ, ਉਹਨਾਂ ਦਾ ਮਨੁੱਖ ਜਨਮ ਵਿਅਰਥ ਚਲਾ ਜਾਂਦਾ ਹੈ।॥ ਰਹਾਉ।

ਹੇ ਮੇਰੇ ਗਾਫ਼ਿਲ ਮਨ! ਹੋਸ਼ ਕਰ, ਅਕੱਥ ਪ੍ਰਭੂ ਦੀ ਜਿਹੜੀ ਸਿਫਤਿ-ਸਾਲਾਹ ਸੰਤ ਜਨਾਂ ਨੇ ਦੱਸੀ ਹੈ ਉਸ ਨੂੰ ਚੇਤੇ  
ਕਰਿਆ ਕਰ। ਹੇ ਭਾਈ! ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਓ, ਇਹ ਲਾਭ ਖੱਟੋ। (ਇਸ ਖੱਟੀ ਨਾਲ)  
ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ।॥

ਹੇ ਨਾਨਕ! (ਆਖ—) ਹੇ ਪ੍ਰਭੂ! ਤੇਰਾ ਹੀ ਦਿੱਤਾ ਉੱਦਮ ਤੇਰੀ ਹੀ ਦਿੱਤੀ ਸ਼ਕਤੀ ਤੇ ਸਿਆਣਪ (ਅਸੀਂ ਜੀਵ ਵਰਤ  
ਸਕਦੇ ਹਾਂ), ਜੇ ਤੂੰ (ਉੱਦਮ ਸ਼ਕਤੀ ਸਿਆਣਪ) ਦੇਵੇਂ, ਤਾਂ ਹੀ ਮੈਂ ਨਾਮ ਜਪ ਸਕਦਾ ਹਾਂ। ਹੇ ਭਾਈ! ਉਹੀ ਮਨੁੱਖ  
ਭਗਤ (ਬਣ ਸਕਦੇ ਹਨ) ਉਹੀ ਪਰਮਾਤਮਾ ਦੀ ਭਗਤੀ ਵਿਚ ਲੱਗ ਸਕਦੇ ਹਨ, ਜਿਹੜੇ ਪ੍ਰਭੂ ਨੂੰ ਪਸੰਦ ਆ ਜਾਂਦੇ  
ਹਨ।॥ 56। 79।